

ਸਿਰੀਰਾਗੁ ਮਹਲਾ ੫ ॥

Siree Raag, Fifth Mehl:

ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥

That is the essence of the scriptures, and that is a good omen, by which one comes to chant the Name of the Lord.

ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥

The Guru has given me the Wealth of the Lotus Feet of the Lord, and I, without shelter, have now obtained Shelter.

ਸਾਚੀ ਪੁੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥

The True Capital, and the True Way of Life, comes by chanting His Glories, twenty-four hours a day.

ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥

Granting His Grace, God meets us, and we no longer die, or come or go in reincarnation. ||1||

ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥

O my mind, vibrate and meditate forever on the Lord, with single-minded love.

ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥

He is contained deep within each and every heart. He is always with you, as your Helper and Support. ||1||Pause||

ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥

How can I measure the happiness of meditating on the Lord of the Universe?

ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥

Those who taste it are satisfied and fulfilled; their souls know this Sublime Essence.

ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥

In the Society of the Saints, God, the Beloved, the Forgiver, comes to dwell within the mind.

ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥

One who has served his God is the emperor of kings||2||

ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥

This is the time to speak and sing the Praise and the Glory of God, which brings the merit of millions of cleansing and purifying baths.

ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥

The tongue which chants these Praises is worthy; there is no charity equal to this.

ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥

Blessing us with His Glance of Grace, the Kind and Compassionate, All-powerful Lord comes to dwell within the mind and body.

ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥

My soul, body and wealth are His. Forever and ever, I am a sacrifice to Him. ||3||

ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥

One whom the Creator Lord has met and joined to Himself shall never again be separated.

ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥

The True Creator Lord breaks the bonds of His slave.

ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥

The doubter has been put back on the path; his merits and demerits have not been considered.

ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥

Nanak seeks the Sanctuary of the One who is the Support of every heart. ||4||18||88||